

ਗਉੜੀ ਕਬੀਰ ਜੀ ॥

Gauree, Kabeer Jee:

ਆਪੇ ਪਾਵਕੁ ਆਪੇ ਪਵਨਾ ॥

He Himself is the fire, and He Himself is the wind.

ਜਾਰੈ ਖਸਮੁ ਤ ਰਾਖੈ ਕਵਨਾ ॥੧॥

When our Lord and Master wishes to burn someone, then who can save him?
||1||

ਰਾਮ ਜਪਤ ਤਨੁ ਜਰਿ ਕੀ ਨ ਜਾਇ ॥

When I chant the Lord's Name, what does it matter if my body burns?

ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥

My consciousness remains absorbed in the Lord's Name. ||1||Pause||

ਕਾ ਕੇ ਜਰੈ ਕਾਹਿ ਹੋਇ ਹਾਨਿ ॥

Who is burned, and who suffers loss?

ਨਟ ਵਟ ਖੇਲੈ ਸਾਰਿਗਪਾਨਿ ॥੨॥

The Lord plays, like the juggler with his ball. ||2||

ਕਹੁ ਕਬੀਰ ਅਖਰ ਦੁਇ ਭਾਖਿ ॥

Says Kabeer, chant the two letters of the Lord's Name - Raa Maa.

ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥

If He is your Lord and Master, He will protect you. ||3||33||